

ਸੋਰਠਿ ਮਹਲਾ ੫ ॥

Sorat'h, Fifth Mehl:

ਗਰੀਬੀ ਗਦਾ ਹਮਾਰੀ ॥

Humility is my spiked club.

ਖੰਨਾ ਸਗਲ ਰੇਨੁ ਛਾਰੀ ॥

My dagger is to be the dust of all men's feet.

ਇਸੁ ਆਗੈ ਕੋ ਨ ਟਿਕੈ ਵੇਕਾਰੀ ॥

No evil-doer can withstand these weapons.

ਗੁਰ ਪੂਰੇ ਏਹ ਗਲ ਸਾਰੀ ॥੧॥

The Perfect Guru has given me this understanding. ||1||

ਹਰਿ ਹਰਿ ਨਾਮੁ ਸੰਤਨ ਕੀ ਓਟਾ ॥

The Name of the Lord, Har, Har, is the support and shelter of the Saints.

ਜੋ ਸਿਮਰੈ ਤਿਸ ਕੀ ਗਤਿ ਹੋਵੈ ਉਧਰਹਿ ਸਗਲੇ ਕੋਟਾ ॥੧॥ ਰਹਾਉ ॥

One who remembers the Lord in meditation, is emancipated; millions have been saved in this way. ||1||Pause||

ਸੰਤ ਸੰਗਿ ਜਸੁ ਗਾਇਆ ॥

In the Society of the Saints, I sing His Praises.

ਇਹੁ ਪੂਰਨ ਹਰਿ ਧਨੁ ਪਾਇਆ ॥

I have found this, the perfect wealth of the Lord.

ਕਹੁ ਨਾਨਕ ਆਪੁ ਮਿਟਾਇਆ ॥

Says Nanak, I have eradicated my self-conceit.

ਸਭੁ ਪਾਰਬ੍ਰਹਮੁ ਨਦਰੀ ਆਇਆ ॥੨॥੧੬॥੮੦॥

I see the Supreme Lord God everywhere. ||2||16||80||